

ਕਾਨੜਾ ਮਹਲਾ ੪ ॥ ਜਪਿ ਮਨ ਗੋਬਿੰਦ ਮਾਧੋ ॥ ਹਰਿ ਹਰਿ ਅਗਮ ਅਗਾਧੋ ॥ ਮਤਿ ਗੁਰਮਤਿ ਹਰਿ
ਪ੍ਰਭੁ ਲਾਧੋ ॥ ਧੁਰਿ ਹੋ ਹੋ ਲਿਖੇ ਲਿਲਾਧੋ ॥ ੧॥ ਰਹਾਉ ॥ ਬਿਖੁ ਮਾਇਆ ਸੰਚਿ ਬਹੁ ਚਿਤੈ ਬਿਕਾਰ
ਸੁਖੁ ਪਾਈਐ ਹਰਿ ਭਜੁ ਸੰਤ ਸੰਤ ਸੰਗਤੀ ਮਿਲਿ ਸਤਿਗੁਰੂ ਗੁਰੁ ਸਾਧੋ ॥ ਜਿਉ ਛੁਹਿ ਪਾਰਸ ਮਨੂਰ
ਭਏ ਕੰਚਨ ਤਿਉ ਪਤਿਤ ਜਨ ਮਿਲਿ ਸੰਗਤੀ ਸੁਧ ਹੋਵਤ ਗੁਰਮਤੀ ਸੁਧ ਹਾਧੋ ॥ ੧॥ ਜਿਉ ਕਾਸਟ
ਸੰਗਿ ਲੋਹਾ ਬਹੁ ਤਰਤਾ ਤਿਉ ਪਾਪੀ ਸੰਗਿ ਤਰੇ ਸਾਧ ਸਾਧ ਸੰਗਤੀ ਗੁਰ ਸਤਿਗੁਰੂ ਗੁਰੁ ਸਾਧੋ ॥
ਚਾਰਿ ਬਰਨ ਚਾਰਿ ਆਸ੍ਰਮ ਹੈ ਕੋਈ ਮਿਲੈ ਗੁਰੂ ਗੁਰੁ ਨਾਨਕ ਸੋ ਆਪਿ ਤਰੈ ਕੁਲ ਸਗਲ ਤਰਾਧੋ
॥੨॥੫॥੧੧॥ {ਪੰਨਾ 1297}

ਪਦ ਅਰਥ:- ਜਪਿ—ਜਪਿਆ ਕਰ। ਮਨ—ਹੇ ਮਨ! ਮਾਧੋ—ਮਾਧਵ, ਮਾਇਆ ਦਾ ਪਤੀ (ਮਾ-ਧਵ—ਧਵ—
ਪਤੀ। ਮਾ—ਮਾਇਆ)। ਅਗਮ—ਅਪਹੁੰਚ। ਅਗਾਧੋ—ਅਥਾਹ। ਲਾਧੋ—ਲੱਭ ਪੈਂਦਾ ਹੈ। ਹੋ—ਹੇ ਭਾਈ! ਧੁਰਿ—
ਧੁਰ ਦਰਗਾਹ ਤੋਂ। ਲਿਲਾਧੋ—ਲਿਲਾਟ ਉੱਤੇ, ਮੱਥੇ ਉੱਤੇ। 1। ਰਹਾਉ।

ਬਿਖੁ—ਆਤਮਕ ਮੌਤ ਲਿਆਉਣ ਵਾਲਾ ਜ਼ਹਰ। ਸੰਚਿ—ਇਕੱਠੀ ਕਰ ਕੇ। ਚਿਤੈ—ਚਿਤਵੈ, ਚਿਤਵਦਾ ਹੈ।
ਮਿਲਿ—ਮਿਲ ਕੇ। ਛੁਹਿ—ਛੁਹ ਕੇ। ਮਨੂਰ—ਸੜਿਆ ਹੋਇਆ ਲੋਹਾ। ਕੰਚਨ—ਸੋਨਾ। ਪਤਿਤ—ਵਿਕਾਰਾਂ ਵਿਚ
ਡਿੱਗੇ ਹੋਏ। ਸੁਧ—ਪਵਿੱਤਰ। ਸੁਧ ਹਾਧੋ—ਸੁੱਧ ਹੋ ਜਾਂਦੇ ਹਨ। 1।

ਕਾਸਟ ਸੰਗਿ—ਕਾਠ ਨਾਲ, ਬੇੜੀ ਦੀ ਸੰਗਤਿ ਵਿਚ। ਚਾਰਿ ਬਰਨ—ਬ੍ਰਾਹਮਣ, ਖੱੜੀ, ਵੈਸ਼, ਸ਼ੂਦਰ। ਚਾਰਿ
ਆਸ੍ਰਮ—ਬ੍ਰਹਮ ਚਰਜ, ਗ੍ਰਿਹਸਤ, ਵਾਨਪ੍ਰਸਤ, ਸੰਨਿਆਸ। 2।

ਅਰਥ:- ਹੇ ਮਨ! ਮਾਇਆ ਦੇ ਪਤੀ ਗੋਬਿੰਦ ਦਾ ਨਾਮ ਜਪਿਆ ਕਰੋ, ਜੋ ਅਪਹੁੰਚ ਹੈ ਤੇ ਅਥਾਹ ਹੈ। ਹੇ ਭਾਈ! ਜਿਸ
ਮਨੁੱਖ ਦੇ ਮੱਥੇ ਤੇ ਧੁਰ ਦਰਗਾਹ ਤੋਂ (ਪ੍ਰਭੂ-ਮਿਲਾਪ ਦਾ ਲੇਖ) ਲਿਖਿਆ ਹੁੰਦਾ ਹੈ, ਉਸ ਨੂੰ ਗੁਰੂ ਦੀ ਮਤਿ ਦੀ ਰਾਹੀਂ
ਪਰਮਾਤਮਾ ਲੱਭ ਪੈਂਦਾ ਹੈ। 1। ਰਹਾਉ।

ਹੇ ਭਾਈ! ਆਤਮਕ ਮੌਤ ਲਿਆਉਣ ਵਾਲੀ ਮਾਇਆ ਨੂੰ ਇਕੱਠੀ ਕਰ ਕੇ ਮਨੁੱਖ ਅਨੇਕਾਂ ਵਿਕਾਰ ਚਿਤਵਨ ਲੱਗ
ਪੈਂਦਾ ਹੈ। ਹੇ ਭਾਈ! ਸਾਧ ਸੰਗਤਿ ਵਿਚ ਮਿਲ ਕੇ, ਗੁਰੂ ਸਤਿਗੁਰੂ ਨੂੰ ਮਿਲ ਕੇ ਹਰਿ-ਨਾਮ ਦਾ ਭਜਨ ਕਰਿਆ ਕਰ
(ਇਸ ਤਰ੍ਹਾਂ ਹੀ) ਸੁਖ ਮਿਲ ਸਕਦਾ ਹੈ। ਹੇ ਭਾਈ! ਜਿਵੇਂ ਪਾਰਸ ਨਾਲ ਛੁਹ ਕੇ ਸੜਿਆ ਹੋਇਆ ਲੋਹਾ ਸੋਨਾ ਬਣ
ਜਾਂਦਾ ਹੈ; ਤਿਵੇਂ ਹੀ ਵਿਕਾਰੀ ਮਨੁੱਖ ਸਾਧ ਸੰਗਤਿ ਵਿਚ ਮਿਲ ਕੇ, ਗੁਰੂ ਦੀ ਮਤਿ ਲੈ ਕੇ, ਸੁੱਚੇ ਜੀਵਨ ਵਾਲੇ ਬਣ
ਜਾਂਦੇ ਹਨ। 1।

ਹੇ ਭਾਈ! ਜਿਵੇਂ ਕਾਠ (ਬੇੜੀ) ਦੀ ਸੰਗਤਿ ਵਿਚ ਬਹੁਤ ਲੋਹਾ (ਨਦੀ ਤੋਂ) ਪਾਰ ਲੰਘ ਜਾਂਦਾ ਹੈ, ਤਿਵੇਂ ਵਿਕਾਰੀ
ਮਨੁੱਖ ਭੀ ਸਾਧ ਸੰਗਤਿ ਵਿਚ ਗੁਰੂ ਦੀ ਸੰਗਤਿ ਵਿਚ ਰਹਿ ਕੇ (ਸੰਸਾਰ-ਸਮੁੰਦਰ ਤੋਂ) ਤਰ ਜਾਂਦੇ ਹਨ। ਹੇ ਨਾਨਕ!
(ਬ੍ਰਾਹਮਣ ਖੱੜੀ ਆਦਿਕ) ਚਾਰ ਵਰਨ (ਪ੍ਰਸਿੱਧ) ਹਨ, (ਬ੍ਰਹਮ ਚਰਜ ਆਦਿਕ) ਚਾਰ ਆਸ੍ਰਮ (ਪ੍ਰਸਿੱਧ) ਹਨ,
(ਇਹਨਾਂ ਵਿਚੋਂ) ਜਿਹੜਾ ਭੀ ਕੋਈ ਗੁਰੂ ਨੂੰ ਮਿਲਦਾ ਹੈ, ਉਹ ਆਪ (ਸੰਸਾਰ-ਸਮੁੰਦਰ ਤੋਂ) ਪਾਰ ਲੰਘ ਜਾਂਦਾ ਹੈ,
ਅਤੇ ਆਪਣੀਆਂ ਸਾਰੀਆਂ ਕੁਲਾਂ ਨੂੰ ਭੀ ਪਾਰ ਲੰਘਾ ਲੈਂਦਾ ਹੈ। 2। 5। 1।